

## Death Related Verse in Gurbani

Sri Guru Granth Sahib Ji – Panna 19

ਗੁਰਮੁਖਿ ਜਨਮੁ ਸਵਾਰਿ ਦਰਗਹ ਚਲਿਆ॥  
ਸਚੀ ਦਰਗਹ ਜਾਇ ਸਚਾ ਪਿਤੁ ਮਲਿਆ॥  
ਗੁਰਮੁਖਿ ਭੋਜਨੁ ਭਾਉ ਚਾਉ ਅਲਲਿਆ॥  
ਗੁਰਮੁਖਿ ਨਿਹਚਲੁ ਚਿਤੁ ਨ ਹਲੈ ਹਲਿਆ॥  
ਗੁਰਮੁਖਿ ਸਚੁ ਅਲਾਉ ਭਲੀ ਹੂੰ ਭਲਿਆ॥  
ਗੁਰਮੁਖਿ ਸਦੇ ਜਾਨਿ ਆਵਨਿ ਘਲਿਆ ॥੧੪॥

Spending this life fruitfully Gurmukh goes to the other world.  
There in the True court (of lord) he gets his True place.  
Repast of Gurmukh is Love and his delight is devoid of flirtatiousness.  
Gurmukh has a tranquil heart and remains steadfast even in ups and  
downs.  
He speaks Truth and good of the good.  
Only Gurmukhs are called to the court of the Lord and they come to the  
world only when the Lord sends them.(14)

Sri Guru Granth Sahib Ji – Panna 555

ਮਃ ੩ ॥  
ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥  
ਜੇ ਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥  
ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥  
ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੂਝੈ ਸੋਇ ॥  
ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥੨॥

Third Mehl:

What do I know? How will I die? What sort of death will it be?  
If I do not forget the Lord Master from my mind, then my death will be  
easy.  
The world is terrified of death; everyone longs to live.  
By Guru's Grace, one who dies while yet alive, understands the Lord's Will.  
O Nanak, one who dies such a death, lives forever. ||2||

Sri Guru Granth Sahib Ji – Panaa 1239

ਸਲੋਕ ਮਹਲਾ ੨ ॥

ਤਿਸੁ ਸਿਉ ਕੈਸਾ ਬੋਲਣਾ ਜਿ ਆਪੇ ਜਾਣੈ ਜਾਣੁ ॥

ਚੀਰੀ ਜਾ ਕੀ ਨਾ ਫਿਰੈ ਸਾਹਿਬੁ ਸੋ ਪਰਵਾਣੁ ॥

ਚੀਰੀ ਜਿਸ ਕੀ ਚਲਣਾ ਮੀਰ ਮਲਕ ਸਲਾਰ ॥

ਜੋ ਤਿਸੁ ਭਾਵੈ ਨਾਨਕਾ ਸਾਈ ਭਲੀ ਕਾਰ ॥

ਜਿਨ੍ਹਾ ਚੀਰੀ ਚਲਣਾ ਹਥਿ ਤਿਨ੍ਹਾ ਕਿਛੁ ਨਾਹਿ ॥

ਸਾਹਿਬ ਕਾ ਫੁਰਮਾਣੁ ਹੋਇ ਉਠੀ ਕਰਲੈ ਪਾਹਿ ॥

ਜੇਹਾ ਚੀਰੀ ਲਿਖਿਆ ਤੇਹਾ ਹੁਕਮੁ ਕਮਾਹਿ ॥

ਘਲੇ ਆਵਹਿ ਨਾਨਕਾ ਸਦੇ ਉਠੀ ਜਾਹਿ ॥੧॥

Shalok, Second Mehl:

How can we speak of Him? Only He knows Himself.

His decree cannot be challenged; He is our Supreme Lord and Master.

By His Decree, even kings, nobles and commanders must step down.

Whatever is pleasing to His Will, O Nanak, is a good deed.

By His Decree, we walk; nothing rests in our hands.

When the Order comes from our Lord and Master, all must rise up and take to the road.

As His Decree is issued, so is His Command obeyed.

Those who are sent, come, O Nanak; when they are called back, they depart and go. ||1||

Sri Guru Granth Sahib Ji – Panaa 936

ਰਾਣਾ ਰਾਉ ਨ ਕੋ ਰਹੈ ਰੰਗੁ ਨ ਤੁੰਗੁ ਫਕੀਰੁ ॥

ਵਾਰੀ ਆਪੋ ਆਪਣੀ ਕੋਇ ਨ ਬੰਧੈ ਧੀਰ ॥

Neither the kings nor the nobles will remain; neither the rich nor the poor will remain.

When one's turn comes, no one can stay here.

Sri Guru Granth Sahib Ji – Panaa 727

ਤਿਲੰਗ ਮਹਲਾ ੯ ॥

ਹਰਿ ਜਸੁ ਰੇ ਮਨਾ ਗਾਇ ਲੈ ਜੋ ਸੰਗੀ ਹੈ ਤੇਰੇ ॥

ਅਉਸਰੁ ਬੀਤਿਓ ਜਾਤੁ ਹੈ ਕਹਿਓ ਮਾਨ ਲੈ ਮੇਰੇ ॥੧॥ ਰਹਾਉ ॥

ਸੰਪਤਿ ਰਬ ਧਨ ਰਾਜ ਸਿਉ ਅਤਿ ਨੇਹੁ ਲਗਾਇਓ ॥

ਕਾਲ ਫਾਸ ਜਬ ਗਲਿ ਪਰੀ ਸਭ ਭਇਓ ਪਰਾਇਓ ॥੧॥

ਜਾਨਿ ਬੁਝ ਕੈ ਬਾਵਰੇ ਤੈ ਕਾਜੁ ਬਿਗਾਰਿਓ ॥

ਪਾਪ ਕਰਤ ਸੁਕਚਿਓ ਨਹੀ ਨਹ ਗਰਬੁ ਨਿਵਾਰਿਓ ॥੨॥

ਜਿਹ ਬਿਧਿ ਗੁਰ ਉਪਦੇਸਿਆ ਸੋ ਸੁਨੁ ਰੇ ਭਾਈ ॥

ਨਾਨਕ ਕਹਤ ਪੁਕਾਰਿ ਕੈ ਗਹੁ ਪ੍ਰਭ ਸਰਨਾਈ ॥੩॥੩॥

Tilang, Ninth Mehl:

Sing the Lord's Praises, O mind; He is your only true companion.

Your time is passing away; listen carefully to what I say. ||1||Pause||

You are so in love with property, chariots, wealth and power.

When the noose of death tightens around your neck, they will all belong to others. ||1||

Know this well, O madman - you have ruined your affairs.

You did not restrain yourself from committing sins, and you did not eradicate your ego. ||2||

So listen to the Teachings imparted by the Guru, O Siblings of Destiny.

Nanak proclaims: hold tight to the Protection and the Sanctuary of God.

||3||3||

Sri Guru Granth Sahib Ji – Panaa 1106

ਕਬੀਰੁ ॥ ਮਾਰੂ ॥

ਰਾਮੁ ਸਿਮਰੁ ਪਛੁਤਾਹਿਗਾ ਮਨ ॥

ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥੧॥ ਰਹਾਉ ॥

ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥

ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥੧॥

ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥

ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥੨॥

ਧਰਮ ਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੈ ਕੈ ਜਾਹਿਗਾ ॥

ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਹਿਗਾ ॥੩॥੧॥

Kabeer, Maaroo:

Meditate in remembrance on the Lord, or else you will regret it in the end, O mind.

O sinful soul, you act in greed, but today or tomorrow, you will have to get up and leave. ||1||Pause||

Clinging to greed, you have wasted your life, deluded in the doubt of Maya.

Do not take pride in your wealth and youth; you shall crumble apart like dry paper. ||1||

When the Messenger of Death comes and grabs you by the hair, and knocks you down, on that day, you shall be powerless.

You do not remember the Lord, or vibrate upon Him in meditation, and you do not practice compassion; you shall be beaten on your face. ||2||

When the Righteous Judge of Dharma calls for your account, what face will you show Him then?

Says Kabeer, listen, O Saints: in the Saadh Sangat, the Company of the Holy, you shall be saved. ||3||1||

Sri Guru Granth Sahib Ji – Panaa 23

ਸਿਰੀਰਾਗੁ ਮਹਲਾ ੧ ਘਰੁ ੨ ॥

ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥

ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥੧॥

ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥

ਦਿਨ ਖੋੜੜੇ ਥਕੇ ਭਇਆ ਪੁਰਾਣਾ ਚੋਲਾ ॥੧॥ ਰਹਾਉ ॥

ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥

ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥੨॥

ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥

ਲਗੀ ਆਵਹਿ ਸਾਹੁਚੈ ਨਿਤ ਨ ਪੇਈਆ ਹੋਇ ॥੩॥

ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥

ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥੪॥੨੪॥

Siree Raag, First Mehl, Second House:

Wealth, the beauty of youth and flowers are guests for only a few days.

Like the leaves of the water-lily, they wither and fade and finally die. ||1||

Be happy, dear beloved, as long as your youth is fresh and delightful.

But your days are few-you have grown weary, and now your body has grown old. ||1||Pause||

My playful friends have gone to sleep in the graveyard.

In my double-mindedness, I shall have to go as well. I cry in a feeble voice.

||2||

Haven't you heard the call from beyond, O beautiful soul-bride?

You must go to your in-laws; you cannot stay with your parents forever.

||3||

O Nanak, know that she who sleeps in her parents' home is plundered in broad daylight.

She has lost her bouquet of merits; gathering one of demerits, she departs.

||4||24||

Sri Guru Granth Sahib Ji – Panaa 1372  
ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥  
ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥

Kabeer, the mortal gathers wealth, shell by shell, accumulating thousands and millions.  
But when the time of his departure comes, he takes nothing at all with him.  
He is even stripped of his loin-cloth. ||144||

Sri Guru Granth Sahib Ji – Panaa 555  
ਸਲੋਕ ॥  
ਕਬੀਰਾ ਮਰਤਾ ਮਰਤਾ ਜਗੁ ਮੁਆ ਮਰਿ ਭਿ ਨ ਜਾਨੈ ਕੋਇ ॥  
ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ ॥੧॥

salok |  
kabeeraa marathaa marathaa jag muua mar bh n jaanai koe |  
aisee maranee jo marai bahur n maranaa hoe |1|

Sri Guru Granth Sahib Ji – Panaa 536  
ਦੇਵਗੰਧਾਰੀ ਮਹਲਾ ੯ ॥  
ਜਗਤ ਮੈ ਝੂਠੀ ਦੇਖੀ ਪ੍ਰੀਤਿ ॥  
ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥੧॥ ਰਹਾਉ ॥  
ਮੇਰਉ ਮੇਰਉ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥  
ਅੰਤਿ ਕਾਲਿ ਸੰਗੀ ਨਹ ਕੋਊ ਇਹ ਅਚਰਜ ਹੈ ਰੀਤਿ ॥੧॥  
ਮਨ ਮੂਰਖ ਅਜਹੂ ਨਹ ਸਮਝਤ ਸਿਖ ਦੈ ਹਾਰਿਓ ਨੀਤ ॥  
ਨਾਨਕ ਭਉਜਲੁ ਪਾਰਿ ਪਰੈ ਜਉ ਗਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥

Raag Dayv-Gandhaaree, Ninth Mehl:  
In this world, I have seen love to be false.  
Whether they are spouses or friends, all are concerned only with their own happiness. ||1||Pause||  
All say, ""Mine, mine"", and attach their consciousness to you with love.  
But at the very last moment, none shall go along with you. How strange are the ways of the world! ||1||  
The foolish mind has not yet reformed itself, although I have grown weary of continually instructing it.  
O Nanak, one crosses over the terrifying world-ocean, singing the Songs of God. ||2||3||6||38||47||

Sri Guru Granth Sahib Ji – Panna 43

ਸਿਰੀਰਾਗੁ ਮਹਲਾ ੫ ॥

ਭਲਕੇ ਉਠਿ ਪਪੋਲੀਐ ਵਿਣੁ ਬੁਝੇ ਮੁਗਧ ਅਜਾਣਿ ॥

ਸੋ ਪ੍ਰਭੁ ਚਿਤਿ ਨ ਆਇਓ ਛੁਟੈਗੀ ਬੇਬਾਣਿ ॥

ਸਤਿਗੁਰ ਸੇਤੀ ਚਿਤੁ ਲਾਇ ਸਦਾ ਸਦਾ ਰੰਗੁ ਮਾਣਿ ॥੧॥

ਪ੍ਰਾਣੀ ਤੂੰ ਆਇਆ ਲਾਹਾ ਲੈਣਿ ॥

ਲਗਾ ਕਿਤੁ ਕੁਫਕੜੇ ਸਭ ਮੁਕਦੀ ਚਲੀ ਰੈਣਿ ॥੧॥ ਰਹਾਉ ॥

ਕੁਦਮ ਕਰੇ ਪਸੁ ਪੰਖੀਆ ਦਿਸੈ ਨਾਹੀ ਕਾਲੁ ॥

ਓਤੈ ਸਾਥਿ ਮਨੁਖੁ ਹੈ ਫਾਥਾ ਮਾਇਆ ਜਾਲਿ ॥

ਮੁਕਤੇ ਸੇਈ ਭਾਲੀਅਹਿ ਜਿ ਸਚਾ ਨਾਮੁ ਸਮਾਲਿ ॥੨॥

ਜੇ ਘਰੁ ਛਡਿ ਗਵਾਵਣਾ ਸੋ ਲਗਾ ਮਨ ਮਾਹਿ ॥

ਜਿਥੈ ਜਾਇ ਤੁਧੁ ਵਰਤਣਾ ਤਿਸ ਕੀ ਚਿੰਤਾ ਨਾਹਿ ॥

ਫਾਥੇ ਸੇਈ ਨਿਕਲੇ ਜਿ ਗੁਰ ਕੀ ਪੈਰੀ ਪਾਹਿ ॥੩॥

ਕੋਈ ਰਖਿ ਨ ਸਕਈ ਦੂਜਾ ਕੋ ਨ ਦਿਖਾਇ ॥

ਚਾਰੇ ਕੁੰਡਾ ਭਾਲਿ ਕੈ ਆਇ ਪਇਆ ਸਰਣਾਇ ॥

ਨਾਨਕ ਸਚੈ ਪਾਤਿਸਾਹਿ ਡੁਬਦਾ ਲਇਆ ਕਢਾਇ ॥੪॥੩॥੭੩॥

Siree Raag, Fifth Mehl:

Arising each day, you cherish your body, but you are idiotic, ignorant and without understanding.

You are not conscious of God, and your body shall be cast into the wilderness.

Focus your consciousness on the True Guru; you shall enjoy bliss forever and ever. ||1||

O mortal, you came here to earn a profit.

What useless activities are you attached to? Your life-night is coming to its end. ||1||Pause||

The animals and the birds frolic and play-they do not see death.

Mankind is also with them, trapped in the net of Maya.

Those who always remember the Naam, the Name of the Lord, are considered to be liberated. ||2||

That dwelling which you will have to abandon and vacate-you are attached to it in your mind.

And that place where you must go to dwell-you have no regard for it at all.

Those who fall at the Feet of the Guru are released from this bondage. ||3||

No one else can save you-don't look for anyone else.

I have searched in all four directions; I have come to find His Sanctuary.

O Nanak, the True King has pulled me out and saved me from drowning!

||4||3||73||

Sri Guru Granth Sahib Ji – Panaa 726

ਤਿਲੰਗ ਮਹਲਾ ੯ ॥

ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥

ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥

ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥

ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥

ਜੀਵਤ ਲਉ ਬਿਉਹਾਰੁ ਹੈ ਜਗ ਕਉ ਤੁਮ ਜਾਨਉ ॥

ਨਾਨਕ ਹਰਿ ਗੁਨ ਗਾਇ ਲੈ ਸਭ ਸੁਫਨ ਸਮਾਨਉ ॥੨॥੨॥

Tilang, Ninth Mehl:

Wake up, O mind! Wake up! Why are you sleeping unaware?

That body, which you were born with, shall not go along with you in the end. ||1||Pause||

Mother, father, children and relatives whom you love,

will throw your body into the fire, when your soul departs from it. ||1||

Your worldly affairs exist only as long as you are alive; know this well.

O Nanak, sing the Glorious Praises of the Lord; everything is like a dream.

||2||2||

Sri Guru Granth Sahib Ji – Panaa 726

ਤਿਲੰਗ ਮਹਲਾ ੯ ਕਾਫੀ

ੴ ਸਤਿਗੁਰ ਪ੍ਰਸਾਦਿ ॥

ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥

ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥

ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥

ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥

ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥

ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥

Tilang, Ninth Mehl, Kaafee:

One Universal Creator God. By The Grace Of The True Guru:

If you are conscious, then be conscious of Him night and day, O mortal.

Each and every moment, your life is passing away, like water from a cracked pitcher. ||1||Pause||

Why do you not sing the Glorious Praises of the Lord, you ignorant fool?

You are attached to false greed, and you do not even consider death. ||1||

Even now, no harm has been done, if you will only sing God's Praises.

Says Nanak, by meditating and vibrating upon Him, you shall obtain the state of fearlessness. ||2||1||